

ਮਾਰੂ ਮਹਲਾ ੫ ॥

Maaroo, Fifth Mehl:

ਤ੍ਰਿਪਤਿ ਆਘਾਏ ਸੰਤਾ ॥

The Saints are fulfilled and satisfied;

ਗੁਰ ਜਾਨੇ ਜਿਨ ਮੰਤਾ ॥

they know the Guru's Mantra and the Teachings.

ਤਾ ਕੀ ਕਿਛੁ ਕਹਨੁ ਨ ਜਾਈ ॥

They cannot even be described;

ਜਾ ਕਉ ਨਾਮ ਬਡਾਈ ॥੧॥

they are blessed with the glorious greatness of the Naam, the Name of the Lord. ||1||

ਲਾਲੁ ਅਮੋਲਾ ਲਾਲੇ ॥

My Beloved is a priceless jewel.

ਅਗਹ ਅਤੋਲਾ ਨਾਮੋ ॥੧॥ ਰਹਾਉ ॥

His Name is unattainable and immeasurable. ||1||Pause||

ਅਵਿਗਤ ਸਿਉ ਮਾਨਿਆ ਮਾਨੋ ॥

One whose mind is satisfied believing in the imperishable Lord God,

ਗੁਰਮੁਖਿ ਤਤੁ ਗਿਆਨੋ ॥

becomes Gurmukh and attains the essence of spiritual wisdom.

ਪੇਖਤ ਸਗਲ ਧਿਆਨੋ ॥

He sees all in his meditation.

ਤਜਿਓ ਮਨ ਤੇ ਅਭਿਮਾਨੋ ॥੨॥

He banishes egotistical pride from his mind. ||2||

ਨਿਹਚਲੁ ਤਿਨ ਕਾ ਠਾਣਾ ॥

Permanent is the place of those

ਗੁਰ ਤੇ ਮਹਲੁ ਪਛਾਣਾ ॥

who, through the Guru, realize the Mansion of the Lord's Presence.

ਅਨਦਿਨੁ ਗੁਰ ਮਿਲਿ ਜਾਗੇ ॥

Meeting the Guru, they remain awake and aware night and day;

ਹਰਿ ਕੀ ਸੇਵਾ ਲਾਗੇ ॥੩॥

they are committed to the Lord's service. ||3||

ਪੂਰਨ ਤ੍ਰਿਪਤਿ ਅਘਾਏ ॥

They are perfectly fulfilled and satisfied,

ਸਹਜ ਸਮਾਧਿ ਸੁਭਾਏ ॥

intuitively absorbed in Samaadhi.

ਹਰਿ ਭੰਡਾਰੁ ਹਾਥਿ ਆਇਆ ॥

The Lord's treasure comes into their hands;

ਨਾਨਕ ਗੁਰ ਤੇ ਪਾਇਆ ॥੪॥੭॥੨੩॥

O Nanak, through the Guru, they attain it. ||4||7||23||